

ਕਾਨੜਾ ਮਹਲਾ ੫ ॥

Kaanraa, Fifth Mehl:

ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥

I seek the Sanctuary of the Feet of my Merciful Lord and Master; I do not go anywhere else.

ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥

It is the Inherent Nature of our Lord and Master to purify sinners. Those who meditate on the Lord are saved. ||1||Pause||

ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥

The world is a swamp of wickedness and corruption. The blind sinner has fallen into the ocean of emotional attachment and pride,

ਬਿਕਲ ਮਾਇਆ ਸੰਗਿ ਧੰਧ ॥

bewildered by the entanglements of Maya.

ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥

God Himself has taken me by the hand and lifted me up and out of it; save me, O Sovereign Lord of the Universe. ||1||

ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥

He is the Master of the masterless, the Supporting Lord of the Saints, the Neutralizer of millions of sins.

ਮਨਿ ਦਰਸਨੈ ਕੀ ਪਿਆਸ ॥

My mind thirsts for the Blessed Vision of His Darshan.

ਪ੍ਰਭ ਪੂਰਨ ਗੁਨਤਾਸ ॥

God is the Perfect Treasure of Virtue.

ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥

O Nanak, sing and savor the Glorious Praises of the Lord, the Kind and Compassionate Lord of the World. ||2||2||41||